

ਗਉੜੀ ਬੈਰਾਗਣਿ ਮਹਲਾ ੪ ॥

Gauree Bairaagan, Fourth Mehl:

ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥

O Master, You are my Banker. I receive only that capital which You give me.

ਹਰਿ ਨਾਮੁ ਵਣਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥

I would purchase the Lord's Name with love, if You Yourself, in Your Mercy, would sell it to me. ||1||

ਹਮ ਵਣਜਾਰੇ ਰਾਮ ਕੇ ॥

I am the merchant, the peddler of the Lord.

ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥

I trade in the merchandise and capital of the Lord's Name. ||1||Pause||

ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥

I have earned the profit, the wealth of devotional worship of the Lord. I have become pleasing to the Mind of the Lord, the True Banker.

ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥

I chant and meditate on the Lord, loading the merchandise of the Lord's Name. The Messenger of Death, the tax collector, does not even approach me. ||2||

ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥

Those traders who trade in other merchandise, are caught up in the endless waves of the pain of Maya.

ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥

According to the business in which the Lord has placed them, so are the rewards they obtain. ||3||

ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥

People trade in the Name of the Lord, Har, Har, when the God shows His Mercy and bestows it.

ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥

Servant Nanak serves the Lord, the Banker; he shall never again be called to render his account. ||4||1||7||45||